

# Passport Seva Divas 2020

June 24, 2020

## ਪਾਸਪੋਰਟ ਸੇਵਾ ਦਿਵਸ 2020

24 ਜੂਨ, 2020

24 ਜੂਨ, 1967 ਨੂੰ ਪਾਸਪੋਰਟ ਐਕਟ ਲਾਗੂ ਹੋਣ ਦੀ ਯਾਦ ਵਿਚ ਵਿਦੇਸ਼ ਮੰਤਰਾਲੇ (MEA) ਨੇ 24 ਜੂਨ, 2020 ਨੂੰ ਪਾਸਪੋਰਟ ਸੇਵਾ ਦਿਵਸ (PSD) ਮਨਾਇਆ। ਇਸ ਮੌਕੇ 'ਤੇ ਵਿਦੇਸ਼ ਮੰਤਰਾਲੇ ਨੇ ਇੱਕ ਵਿਸ਼ੇਸ਼ ਸਮਾਗਮ ਕੀਤਾ, ਜਿਸ ਦੌਰਾਨ ਮਾਨਯੋਗ ਵਿਦੇਸ਼ ਮੰਤਰੀ (EAM) ਡਾ. ਐਸ. ਜੈਸ਼ੰਕਰ ਅਤੇ ਮਾਨਯੋਗ ਵਿਦੇਸ਼ ਰਾਜ ਮੰਤਰੀ (MoS) ਸ਼੍ਰੀ ਵੀ. ਮੁਰਲੀਧਰਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਾਸਪੋਰਟ ਅਧਿਕਾਰੀਆਂ ਨੂੰ ਸੰਬੋਧਿਤ ਕੀਤਾ।

ਆਪਣੇ ਮੁੱਖ ਭਾਸ਼ਣ ਵਿੱਚ ਵਿਦੇਸ਼ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਪਿਛਲੇ ਛੇ ਸਾਲਾਂ ਦੌਰਾਨ ਪਾਸਪੋਰਟ ਦੇਣ ਦੀ ਪ੍ਰਣਾਲੀ ਦਾ ਪੂਰਾ ਕਾਇਮ ਕਰਨ ਵਾਲਾ ਹੋ ਗਿਆ ਹੈ। ਸਾਲ 2019 ਦੌਰਾਨ ਭਾਰਤ ਅਤੇ ਵਿਦੇਸ਼ਾਂ ਵਿੱਚ ਪਾਸਪੋਰਟ ਜਾਰੀ ਕਰਨ ਵਾਲੇ ਅਧਿਕਾਰੀਆਂ (PIA) ਦੁਆਰਾ 1.22 ਕਰੋੜ ਤੋਂ ਵੱਧ ਪਾਸਪੋਰਟ ਜਾਰੀ ਕੀਤੇ ਗਏ ਸਨ। ਇਸ ਸਮੇਂ ਦੇਸ਼ ਵਿੱਚ ਚੱਲ ਰਹੇ ਪਾਸਪੋਰਟ ਕੇਂਦਰਾਂ ਦੀ ਕੁੱਲ ਸੰਖਿਆ 517 ਹੈ, ਜਿਨ੍ਹਾਂ ਵਿੱਚ 93 ਪਾਸਪੋਰਟ ਸੇਵਾ ਕੇਂਦਰ (PSK) ਅਤੇ 424 ਡਾਕਘਰ ਪਾਸਪੋਰਟ ਸੇਵਾ ਕੇਂਦਰ (POPSK) ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਦਾ ਧਿਆਨ ਦੇਸ਼ ਵਿੱਚ ਹੋਰ POPSKs ਖੋਲ੍ਹ ਕੇ ਪਾਸਪੋਰਟ ਸੇਵਾਵਾਂ ਨੂੰ ਲੋਕਾਂ ਦੇ ਹੋਰ ਨੇੜੇ ਲਿਜਾਣ ਦੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰਨ ਉੱਤੇ ਹੈ। ਕੌਮਾਂਤਰੀ ਤੌਰ 'ਤੇ ਪਹੁੰਚ ਦੇ ਅਭਿਆਸ ਦੇ ਹਿੱਸੇ ਵਜੋਂ ਵਿਦੇਸ਼ ਮੰਤਰਾਲੇ ਨੇ ਵਿਦੇਸ਼ਾਂ ਵਿੱਚ 70 ਮਿਸ਼ਨਾਂ ਅਤੇ ਪੋਸਟਾਂ, ਜਿਨ੍ਹਾਂ ਰਾਹੀਂ ਵਿਦੇਸ਼ਾਂ ਅੰਦਰ 95 ਪ੍ਰਤਿਸ਼ਠ ਤੋਂ ਵੱਧ ਪਾਸਪੋਰਟ ਜਾਰੀ ਕੀਤੀ ਜਾ ਰਹੇ ਹਨ, ਵਿੱਚ ਪਾਸਪੋਰਟ ਜਾਰੀ ਕਰਨ ਦੀਆਂ ਪ੍ਰਣਾਲੀਆਂ ਨੂੰ ਏਕੀਕ੍ਰਿਤ ਕੀਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਾਸਪੋਰਟ ਬਣਾਉਣ ਦੇ ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਹੋਰ ਸੁਖਾਲਾ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਰੱਖੀਆਂ ਜਾਣੀਆਂ ਚਾਹੀਦੀਆਂ ਹਨ। ਇਸ ਤੋਂ ਛੁੱਟ ਅਜੋਕੀ ਤਕਨਾਲੋਜੀ ਦੀ ਵਰਤੋਂ ਦਾ ਫਾਇਦਾ ਚੁੱਕਣ ਲਈ ਕਦਮ ਚੁੱਕੇ ਜਾਣੇ ਜ਼ਰੂਰੀ ਹਨ। MPassport ਪੁਲਿਸ ਅਤੇ mPassportSeva ਐਪਸ ਵਰਗੀਆਂ ਪਹਿਲਾਂ ਸਦਕਾ ਪ੍ਰਣਾਲੀਆਂ ਅਤੇ ਗਾਹਕ ਸੰਤੁਸ਼ਟੀ ਵਿੱਚ ਸੁਧਾਰ ਹੋਇਆ ਹੈ। E-ਪਾਸਪੋਰਟ ਬਣਾਇਆ ਜਾਣਾ ਇਸ ਸੰਬੰਧ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੋਵੇਗਾ।

ਆਪਣੇ ਸੰਬੋਧਨ ਵਿੱਚ ਵਿਦੇਸ਼ ਰਾਜ ਮੰਤਰੀ ਨੇ ਸਾਡੇ ਨਾਗਰਿਕਾਂ ਦੇ ਫਾਇਦੇ ਲਈ ਪਾਸਪੋਰਟ ਦੇਣ ਦੀ ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਰਹੇ ਭਾਰਤ ਅਤੇ ਵਿਦੇਸ਼ ਵਿੱਚ ਸਾਰੇ PIAs ਦੀਆਂ ਕੋਸ਼ਿਸ਼ਾਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਹ ਵੀ ਕਿਹਾ ਕਿ CPGRAMS ਅੰਦਰ ਆਪਣੀ ਕੁਸ਼ਲਤਾ ਲਈ ਪ੍ਰਵਾਨਤ ਮਜ਼ਬੂਤ ਸ਼ਿਕਾਇਤ ਨਿਵਾਰਣ ਤੰਤਰ ਨੇ ਸਾਡੀਆਂ ਸੇਵਾਵਾਂ ਵਿੱਚ ਹੋਰ ਸੁਧਾਰ ਕੀਤਾ ਹੈ।

ਸਰਬੋਤਮ ਕਾਰਗੁਜ਼ਾਰੀ ਕਰਨ ਵਾਲੇ ਪਾਸਪੋਰਟ ਦਫਤਰਾਂ ਅਤੇ ਸੇਵਾ ਪ੍ਰਦਾਤਾ ਦੇ ਕਾਮਿਆਂ ਲਈ ਪਾਸਪੋਰਟ ਸੇਵਾ ਪੁਰਸਕਾਰ ਐਲਾਨੇ ਗਏ। ਪੁਲਿਸ ਵੱਲੋਂ ਤਸਦੀਕ ਹੋਣਾ ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਦਾ ਮਹੱਤਵਪੂਰਨ ਅੰਗ ਹੋਣ ਕਰਕੇ ਤੇਜ਼ੀ ਨਾਲ ਪੁਲਿਸ ਕਲੀਅਰੈਂਸ ਦੇਣ ਵਿੱਚ ਪੁਲਿਸ ਵਿਭਾਗਾਂ ਦੇ ਯਤਨਾਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਗਿਆ।

ਨਵੀਂ ਦਿੱਲੀ

24 ਜੂਨ, 2020

DISCLAIMER: This is an approximate translation. The original is available in English on MEA's website and may be referred to as the official press release.